

ਮੇਰੋ ਬਾਪੁ ਮਾਧਉ ਤੂ ਧਨੁ ਕੇਸੋ ਸਾਂਵਲੀਓ ਬੀਠੁਲਾਇ ॥੧॥ ਰਹਾਉ ॥

O my Father, Lord of wealth, blessed are You, long-haired, dark-skinned, my darling. ||1||Pause||

ਕਰ ਧਰੇ ਚਕ੍ਰ ਬੈਕੁੰਠ ਤੇ ਆਏ ਗਜ ਹਸਤੀ ਕੇ ਪ੍ਰਾਨ ਉਧਾਰੀਅਲੇ ॥

You hold the steel chakra in Your hand; You came down from Heaven, and saved the life of the elephant.

ਦੁਹਸਾਸਨ ਕੀ ਸਭਾ ਦ੍ਰੋਪਤੀ ਅੰਬਰ ਲੇਤ ਉਬਾਰੀਅਲੇ ॥੧॥

In the court of Duhsaasan, You saved the honor of Dropati, when her clothes were being removed. ||1||

ਗੋਤਮ ਨਾਰਿ ਅਹਲਿਆ ਤਾਰੀ ਪਾਵਨ ਕੇਤਕ ਤਾਰੀਅਲੇ ॥

You saved Ahliyaa, the wife of Gautam; how many have You purified and carried across?

ਐਸਾ ਅਧਮੁ ਅਜਾਤਿ ਨਾਮਦੇਉ ਤਉ ਸਰਨਾਗਤਿ ਆਈਅਲੇ ॥੨॥੨॥

Such a lowly outcaste as Naam Dayv has come seeking Your Sanctuary. ||2||2||